

ਜੈਜਾਵੰਤੀ ਮਹਲਾ ੯ ॥

Jaijaavantee, Ninth Mehl:

ਰੇ ਮਨ ਕਉਨ ਗਤਿ ਹੋਇ ਹੈ ਤੇਰੀ ॥

O mortal, what will your condition be?

ਇਹ ਜਗ ਮਹਿ ਰਾਮ ਨਾਮੁ ਸੋ ਤਉ ਨਹੀ ਸੁਨਿਓ ਕਾਨਿ ॥

In this world, you have not listened to the Lord's Name.

ਬਿਖਿਅਨ ਸਿਉ ਅਤਿ ਲੁਭਾਨਿ ਮਤਿ ਨਾਹਿਨ ਫੇਰੀ ॥੧॥ ਰਹਾਉ ॥

You are totally engrossed in corruption and sin; you have not turned your mind away from them at all. ||1||Pause||

ਮਾਨਸ ਕੋ ਜਨਮੁ ਲੀਨੁ ਸਿਮਰਨੁ ਨਹ ਨਿਮਖ ਕੀਨੁ ॥

You obtained this human life, but you have not remembered the Lord in meditation, even for an instant.

ਦਾਰਾ ਸੁਖ ਭਇਓ ਦੀਨੁ ਪਗਹੁ ਪਰੀ ਬੇਰੀ ॥੧॥

For the sake of pleasure, you have become subservient to your woman, and now your feet are bound. ||1||

ਨਾਨਕ ਜਨ ਕਹਿ ਪੁਕਾਰਿ ਸੁਪਨੈ ਜਿਉ ਜਗ ਪਸਾਰੁ ॥

Servant Nanak proclaims that the vast expanse of this world is just a dream.

ਸਿਮਰਤ ਨਹ ਕਿਉ ਮੁਰਾਰਿ ਮਾਇਆ ਜਾ ਕੀ ਚੇਰੀ ॥੨॥੩॥

Why not meditate on the Lord? Even Maya is His slave. ||2||3||